

ਮੁਖਵਾਕ ਨੰਬਰ ੧੨੪

[ਆਦਿ ਅੰਗ ੭੨੯]

ਸੂਹੀ ਮਹਲਾ ੧ ॥ ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ ਭਾਂਡਾ ਅਤਿ ਮਲੀਣ ਧੋਤਾ ਹਛਾ
 ਨ ਹੋਇਸੀ ॥ ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥ ਮੈਲੇ ਹਛੇ
 ਕਾ ਵੀਚਾਰੁ ਆਪਿ ਵਰਤਾਇਸੀ ॥ ਮਤੁ ਕੌ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ
 ਤੇਹਾ ਹੋਇਸੀ ॥ ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥ ਚਲਿਆ ਪਤਿ ਸਿਉ ਜਨਮੁ ਸਵਾਰਿ
 ਵਾਜਾ ਵਾਇਸੀ ॥ ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥ ਨਾਨਕ ਆਪਿ ਨਿਹਾਲ ਸਭਿ
 ਭਲ ਤਾਰਸੀ ॥੧॥੪॥੬॥

ਸੂਹੀ ਮਹਲਾ ੧ ॥

ਇਹ ਅੰਮ੍ਰਿਤ ਬਚਨ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਉਚਾਰਨ ਕੀਤਾ ਹੋਇਆ ਸ੍ਰੀ ਗੁਰੂ ਗ੍ਰੰਥ
 ਸਾਹਿਬ ਜੀ ਦੇ ੭੨੯ ਅੰਗ 'ਤੇ ਸੂਹੀ ਰਾਗਣੀ ਵਿੱਚ ਅੰਕਿਤ ਹੈ। ਜਿਸ ਵਿੱਚ ਸਤਿਗੁਰੂ ਜੀ ਨੇ ਅੰਤਹਕਰਨ
 ਰੂਪ ਭਾਂਡੇ ਦੀ ਸੁੱਧਤਾ ਦਾ ਉਪਦੇਸ਼ ਵਰਨਣ ਕੀਤਾ ਹੈ।

ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥

ਸੋਇ=ਉਹ ਭਾਂਡਾ=ਅੰਤਹਕਰਨ ਹਛਾ=ਸੁੱਧ ਹੈ ਜੋ=ਜਿਹੜਾ ਤਿਸੁ=ਉਸ ਵਾਹਿਗੁਰੂ ਨੂੰ ਭਾਵਸੀ=ਭਾਉਂਦਾ ਹੈ।
 ਇਸ ਤੁਕ ਵਿੱਚ ਸਤਿਗੁਰੂ ਜੀ ਦਾ ਇਹ ਸਿਧਾਂਤ ਹੈ ਕਿ ਉਹ ਹੀ ਅੰਤਸ਼ਕਰਨ ਸੁੱਧ=ਪਵਿੱਤਰ ਹੋ ਸਕਦਾ ਹੈ,
 ਜਿਸ ਨੇ ਨਿਸ਼ਕਾਮ ਕਰਮ ਕਰਨਾ ਕੀਤੇ ਹਨ। ਨਿਸ਼ਕਾਮ ਕਰਮ ਉਸ ਵਾਹਿਗੁਰੂ ਦੀ ਕਿਰਪਾ ਤੋਂ ਬਿਨਾਂ ਕੋਈ ਜੀਵ
 ਕਰ ਨਹੀਂ ਸਕਦਾ। ਉਸ ਦੀ ਕਿਰਪਾ ਉਦੋਂ ਹੁੰਦੀ ਹੈ, ਜਦੋਂ ਉਸ ਨੂੰ ਕਿਸੇ ਉੱਤੇ ਕਿਰਪਾ ਕਰਨੀ ਭਾ ਜਾਵੇ।

ਯਥਾ— ੧. ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ [ਸੋਰਠਿ ਮ: ੧, ਅੰਗ ੬੩੪]

੨. ਕਰਮ ਸੁਕਰਮ ਕਰਾਏ ਆਪੇ ਇਸੁ ਜੰਤੇ ਵਸਿ ਕਿਛੁ ਨਾਹਿ ॥

[ਸਿਰੀਰਾਗ ਮ: ੫, ਅੰਗ ੨੨]

ਇਸ ਲਈ ਇਸ ਜੀਵ ਦੇ ਹੱਥ ਵਸ ਕੁਝ ਨਹੀਂ ਕਰਮ=ਸਮਾਨ ਕਰਮ ਜਿਸ ਵਿੱਚ ਨਾ ਬੁਗਾ, ਨਾ ਭਲਾ ਤੇ
 ਸੁਕਰਮ=ਸ੍ਰੋਟ ਕਰਮ, ਕੁਕਰਮ=ਪੇਟੇ ਕਰਮ ਜੀਵ ਕਰਦਾ ਹੈ, ਪਰ ਇਸ ਦੀ ਪ੍ਰੇਰਨਾ ਜੀਵ ਨੂੰ ਪੂਰਬਲੇ ਸੰਸਕਾਰਾਂ
 ਅਨੁਸਾਰ ਹੁੰਦੀ ਹੈ, ਜਦੋਂ ਵਾਹਿਗੁਰੂ ਨੂੰ ਭਾ ਜਾਵੇ ਤਾਂ ਸੁਭ ਸੰਸਕਾਰ ਬਖਸ਼ ਕੇ ਨਿਸ਼ਕਾਮ, ਸ੍ਰੋਟ ਕਰਮ ਕਰਵਾ
 ਲੈਂਦਾ ਹੈ, ਜਿਸ 'ਤੇ ਅੰਤਹਕਰਨ ਦੀ ਸੁਧੀ ਹੋ ਕੇ ਗਿਆਨ ਦਾ ਅਧਿਕਾਰੀ ਬਣ ਜਾਂਦਾ ਹੈ, ਜਿਸ ਗਿਆਨ ਦੇ
 ਨਾਲ ਜੰਮਣ ਮਰਨ ਤੋਂ ਮੁਕਤ ਹੋ ਜਾਂਦਾ ਹੈ, ਇਸ ਲਈ ਸਤਿਗੁਰੂ ਜੀ ਉਚਾਰਨ ਕਰਦੇ ਹਨ।

ਯਥਾ— ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਦੇ ॥ [ਸੂਹੀ ਮ: ੧, ਅੰਗ ੭੬੬]

ਭਾਂਡਾ ਅਤਿ ਮਲੀਣ ਧੋਤਾ ਹਛਾ ਨ ਹੋਇਸੀ ॥

ਜੋ ਅੰਤਹਕਰਨ ਰੂਪੀ ਭਾਂਡਾ=ਬਰਤਨ ਅਤਿ=ਬਹੁਤਿਆਂ ਪਾਪਾਂ ਕਰਕੇ ਬੜਾ ਮਲੀਣ=ਗੰਦਾ ਹੋ ਚੁੱਕਾ ਹੈ,
 ਗੁਰੂ ਦੀ ਨਿਸ਼ਕਾਮ ਸੇਵਾ ਤੋਂ ਬਿਨਾਂ ਉਹ ਅੰਤਹਕਰਨ ਰੂਪ ਭਾਂਡਾ ਜੇ ਤੀਰਥਾਂ ਦੇ ਜਲ ਨਾਲ ਭੀ ਧੋਤਾ ਜਾਵੇ
 ਤਾਂ ਭੀ ਉਹ ਹਛਾ=ਸੁਧ ਨਾ=ਨਹੀਂ ਹੋਇਸੀ=ਹੋਏਗਾ।

ਜਥਾ— ਭਾਂਡਾ ਧੋਵੈ ਕਉਣੁ ਜਿ ਕਚਾ ਸਾਜਿਆ॥
 ਧਾਤੁ ਪੰਜਿ ਰਲਾਇ ਕੁੜਾ ਪਾਜਿਆ॥
 ਭਾਂਡਾ ਆਣਗੁ ਰਾਸਿ ਜਾਂ ਤਿਸੁ ਭਾਵਸੀ॥
 ਪਰਮ ਜੋਤਿ ਜਾਗਾਇ ਵਾਜਾ ਵਾਵਸੀ॥

[ਸਲੋਕ ਵਾਰਾਂ ਤੇ ਵਧੀਕ ਮ: ੧, ਅੰਗ ੧੪੧੧]

ਉਪਰਲੀਆਂ ਦੋ ਤੁਕਾਂ ਵਿੱਚ ਜੋ ਸਤਿਗੁਰੂ ਜੀ ਨੇ ਭਾਂਡੇ ਦਾ ਪ੍ਰਮਾਣ ਇਥੇ ਦਿੱਤਾ ਹੈ, ਸਤਿਗੁਰਾਂ ਦੀ ਬਾਣੀ ਵਿੱਚ ਹੋਰ ਵੀ ਬਹੁਤ ਸਾਰੀਆਂ ਥਾਵਾਂ 'ਤੇ ਭਾਂਡੇ ਦਾ ਬਾਹਜ਼ ਪ੍ਰਮਾਣ ਦੇ ਕੇ ਅੰਤ੍ਰੀਵ ਭਾਵ ਦੁਆਰਾ ਉਪਦੇਸ਼ ਬਖਸ਼ਿਆ ਹੈ। ਜੈਸਾ ਕਿ

ਜਥਾ— ਆਪੇ ਭਾਂਡੇ ਸਾਜਿਆਨੁ ਆਪੇ ਪੂਰਣੁ ਦੇਇ॥
 ਇਕਨ੍ਹੀ ਦੁਧੁ ਸਮਾਈਐ ਇਕੁ ਚੁਲੈ ਰਹਨਿ ਚੜੇ॥

[ਸਲੋਕ ਮ: ੧, ਅੰਗ ੪੨੫]

ਆਪ ਹੀ ਵਾਹਿਗੁਰੂ ਨੇ ਸਰੀਰ ਵਾ—ਅੰਤਹਕਰਨ ਰੂਪੀ ਭਾਂਡੇ ਸਾਜੇ ਹਨ, ਆਪ ਹੀ ਉਹਨਾਂ ਨੂੰ ਪੂਰਣ=ਪੂਰਨ ਤਾਈ ਦਿੰਦਾ ਹੈ। ਸੁਭ ਅਸੁਭ ਗੁਣਾਂ ਕਰਕੇ, ਵਾ—ਸੁਖ ਦੁਖ ਕਰਕੇ, ਇੱਕ ਅੰਤਹਕਰਨ ਰੂਪ ਭਾਂਡੇ ਵਿੱਚ ਸੁਖ ਰੂਪ ਦੁੱਧ ਸਮਾ ਰਿਹਾ ਹੈ ਅਤੇ ਇੱਕ ਅੰਤਹਕਰਨ ਰੂਪ ਭਾਂਡੇ ਚਿੰਤਾ ਵਾ—ਕ੍ਰੋਧ ਰੂਪ ਚੁਲੇ ਉਪਰ ਸਦਾ ਚੜ੍ਹੇ ਰਹਿੰਦੇ ਹਨ, ਜਿਸ ਕਰਕੇ ਦੁਖ ਪਾ ਰਹੇ ਹਨ। ਇਸ ਕਰਕੇ ਗੁਰੂ ਰਾਮਦਾਸ ਜੀ ਨੇ ਐਸਾ ਸਿਧਾਂਤ ਵਰਣਨ ਕੀਤਾ ਹੈ ਕਿ ਹੇ ਮੇਰੇ ਵਾਹਿਗੁਰੂ ! ਸਭ ਅੰਤਹਕਰਨ ਰੂਪੀ ਭਾਂਡੇ ਤੂੰ ਹੀ ਸਾਜੇ ਹਨ ਤੇ ਗੁਣ ਰੂਪ ਵਸਤੂ ਵੀ ਆਪ ਜੀ ਦੀ ਹੀ ਦਿੱਤੀ ਹੋਈ ਹੈ। ਜੈਸਾ ਕਿਸੇ ਜੀਵ ਨੂੰ ਗੁਣ ਸੁਭਾਅ ਬਖਸ਼ਿਆ ਹੈ, ਤੈਸਾ ਗੁਣ-ਸੁਭਾਅ ਸੰਸਾਰ ਵਿੱਚ ਵਰਤ ਰਿਹਾ ਹੈ।

ਜਥਾ— ਸਭ ਭਾਂਡੇ ਤੁਧੈ ਸਾਜਿਆ ਵਿਚਿ ਵਸਤੁ ਹਰਿ ਥਾਰਾ॥
 ਜੋ ਪਾਵਹਿ ਭਾਂਡੇ ਵਿਚਿ ਵਸਤੁ ਸਾ ਨਿਕਲੈ ਕਿਆ ਕੋਈ ਕਰੇ ਵੇਚਾਰਾ॥

[ਆਸਾ ਮ: ੪, ਅੰਗ ੪੪੯]

ਹੋਰ ਜੀਵ ਕੋਈ ਕੀ ਕਰ ਸਕਦਾ ਹੈ ? ਕਿਸੇ ਦੇ ਕੋਈ ਬਸ ਨਹੀਂ ਹੈ। ਜਿਵੇਂ ਘੁਮਿਆਰ ਭਾਂਡੇ ਤਿਆਰ ਕਰਦਾ ਹੈ। ਭਾਂਡੇ ਇਕੋ ਮਿੱਟੀ ਦੇ ਹਨ, ਪਰ ਵਸਤੂਆਂ ਇਕੋ ਜਿਹੀਆਂ ਉਹਨਾਂ ਵਿੱਚ ਨਹੀਂ ਪੈਂਦੀਆਂ, ਜੈਸਾ ਕਿ ਕਬਨ ਹੈ

ਜਥਾ— ਭੁਮੁਰੈ ਏਕੁ ਜੁ ਮਾਟੀ ਗੁੰਧੀ ਬਹੁ ਬਿਧਿ ਬਾਨੀ ਲਾਈ॥
 ਕਾਹੂ ਮਹਿ ਮੌਤੀ ਮੁਕਤਾਹਲ ਕਾਹੂ ਬਿਆਧਿ ਲਗਾਈ॥

[ਆਸਾ ਕਬੀਰ ਜੀ, ਅੰਗ ੪੨੯]

ਘੁਮਿਆਰ ਵੀ ਇੱਕ ਹੀ ਹੈ। ਮਿੱਟੀ ਵੀ ਇਕੋ ਥਾਂ ਤੋਂ ਲੈ ਗੁੰਧਦਾ ਹੈ। ਬਾਨੀ=ਬੰਨੀ-ਰੰਗਤ ਭਾਵ ਕੇ ਭਾਂਡਿਆਂ ਨੂੰ ਕਈ ਤਰ੍ਹਾਂ ਦੇ ਰੰਗ ਦੇ ਦਿੰਦਾ ਹੈ। ਤੇ ਕਿਸੇ ਵਿੱਚ ਗਜ ਮੌਤੀ ਪਾਏ ਜਾਂਦੇ ਹਨ ਤੇ ਕਿਸੇ ਵਿੱਚ ਬਿਆਧਿ=ਵਿਸ਼ਟਾ, ਗੰਦਗੀ, ਮੂਤਰ ਆਦਿ ਨਿਕਮੀਆਂ ਚੀਜ਼ਾਂ ਪਾਈਆਂ ਜਾਂਦੀਆਂ ਹਨ, ਇਸ ਲਈ ਭਾਂਡਿਆਂ-ਭਾਂਡਿਆਂ ਦਾ ਬਹੁਤ ਅੰਤਰਾ ਹੈ। ਇਸੇ ਤਰ੍ਹਾਂ ਅੰਤਸਕਰਨ ਰੂਪੀ ਭਾਂਡੇ ਇਕੋ ਹੀ ਮਾਟੀ=ਸੁਖਮ ਤੱਤਾਂ ਦੇ ਬਣੇ ਹੋਏ, ਕਿਸੇ ਅੰਤਹਕਰਨ ਵਿੱਚ ਸੁਭ ਗੁਣਾਂ ਰੂਪੀ ਮੌਤੀ ਅੰਤ ਕਿਸੇ ਵਿੱਚ ਬਿਆਧਿ=ਵਿਸ਼ਿਆਂ ਦੇ ਭੋਗਣ ਦੀ ਵਾਸ਼ਨਾ ਵਾ—ਦੂਸਰੇ ਦਾ ਬੁਰਾ ਕਰਨ ਰੂਪ ਅੰਗੁਣ ਈਰਖਾ ਦੂਖ ਰੂਪ ਮਲ-ਮੂਤਰ ਬਿਆਧਿ ਲਗਾਈ ਗਈ ਹੈ।

ਜਥਾ— ਭਾਂਡੈ ਭਾਉ ਪਵੈ ਤਿਤੁ ਆਇ॥ ਧੁਰਿ ਤੈ ਛੋਡੀ ਕੀਮਤਿ ਪਾਇ॥

[ਰਾਮਕਲੀ ਮ: ੧, ਅੰਗ ੮੭੮]

ਅੰਤਹਕਰਣ ਰੂਪ ਭਾਂਡਾ ਗੁਰੂ ਦੀ ਕ੍ਰਿਪਾ ਨਾਲ ਹੀ ਗੁਰੂ ਦੀ ਦਿੱਤੀ ਸੋਝੀ ਨਾਲ ਸੁਧ ਹੁੰਦਾ ਹੈ।

ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥

ਦੁਆਰੈ ਤੋ ਭਾਵ ਦੁਆਰਾ, ਗੁਰੂ ਦੁਆਰਾ ਸੋਝੀ=ਸਮਝ ਸੂਝ ਬੂਝ ਪਾਉਣਾ ਕਰੇ ਗੁਰਾਂ ਦੁਆਰੇ ਹੋ ਕੇ ਭਾਵ ਗੁਰੂ ਦੀ ਆਗਿਆ, ਰਜ਼ਾ ਵਿੱਚ ਹੋ ਕੇ ਅੰਤਹਕਰਣ ਨੂੰ ਸੁਧ ਕਰਨ ਦੀ ਗਿਆਤ ਪ੍ਰਾਪਤ ਕਰੇ। ਏਤ ਦੁਆਰੈ ਤੋਂ ਭਾਵ ਗੁਰਾਂ ਦੁਆਰਾ ਗੁਰੂ ਦੇ ਦੱਸੇ ਹੋਏ ਨਿਸ਼ਕਾਮ ਕਰਮ ਰੂਪ ਪਾਣੀ ਨਾਲ ਧੋਇ=ਧੋਵੇ ਤਾਂ ਅੰਤਹਕਰਨ ਹਛਾ=ਸੁਧ ਹੋਵੇਗਾ। ਇਹ ਅੰਤਹਕਰਣ ਸੁਧ ਕਰਨ ਦੀ ਗੀਤ ਗੁਰੂ ਦੇ ਦਰਸਾਏ ਮਾਰਗ ਦੁਆਰਾ ਹੀ ਪ੍ਰਾਪਤ ਹੁੰਦੀ ਹੈ।

ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥

ਮੈਲੇ ਔਰ ਹਛੇ=ਸੁਧ ਦਾ ਵੀਚਾਰ ਆਪ ਹੀ ਵਰਤਾ ਰਿਹਾ ਹੈ। ਭਾਵ ਮੈਲੇ ਤੋਂ ਹਛੇ=ਸੁਧ ਕਰਨ ਦਾ ਵੀਚਾਰ ਆਪ ਹੀ ਗੁਰੂ ਸਰੂਪ ਹੋ ਕੇ ਵਰਤਾ ਰਿਹਾ ਹੈ, ਵਾ—ਬੇਦਾਂ ਸ਼ਾਸਤਰਾਂ ਦੁਆਰਾ ਇਹ ਗਿਆਨ ਅੰਤਹਕਰਨ ਨੂੰ ਮੈਲੇ ਤੋਂ ਸੁਧ ਕਰਨ ਦਾ ਆਪ ਹੀ ਵਰਤਾ ਰਿਹਾ ਹੈ।

ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥

ਮਤੁ=ਮਤਾਂ ਕੋ=ਕੋਈ ਜਾਣੈ=ਸਮਝੇ ਕਿ ਸੁਖਾਂ ਦੀ ਜਾਇ=ਜਗਾ ਨੂੰ ਮੰਦਾ ਪੁਰਸ਼ ਵੀ ਅਗੈ=ਪਰਲੋਕ ਵਿੱਚ ਜਾ ਕੇ ਪਾਵੇਗਾ, ਭਾਵ ਨਹੀਂ ਪਾ ਸਕੇਗਾ। ਬਲਕਿ

ਜੇਹੇ ਕਰਮ ਕਮਾਇ ਤੇਹਾ ਹੋਇਸੀ ॥

ਜੇਹੇ=ਜੇਹੋ ਜਿਹੇ ਕੋਈ ਕਰਮ ਕਮਾਇ=ਕਰੇਗਾ ਤੇਹਾ=ਉਹੋ ਜਿਹਾ ਉਸਨੂੰ ਹੋਇਸੀ=ਫਲ ਪ੍ਰਾਪਤ ਹੋਵੇਗਾ।

ਯਥਾ— ੧. ਜੇਵੇਹੇ ਕਰਮ ਕਮਾਵਦਾ ਤੇਵੇਹੇ ਫਲਤੇ ॥

[ਸਲੋਕ ਮ: ੫, ਅੰਗ ੩੧੭]

੨. ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥

[ਧਨਾਸਰੀ ਮ: ੧, ਅੰਗ ੬੬੨]

੩. ਜੈਸਾ ਕਰੇ ਸੁ ਤੈਸਾ ਪਾਏ ॥

[ਗੋੜ ਮ: ੫, ਅੰਗ ੮੬੪]

੪. ਜੈਸਾ ਬੀਜਹਿ ਤੈਸਾ ਖਾਸਾ ॥

[ਗਊੜੀ ਗੁਆਰੇਗੀ ਮ: ੫, ਅੰਗ ੧੨੬]

ਸਾਖੀ—ਪ੍ਰਿਤਰਾਸ਼ਟਰ, ਦੁਰਯੋਜਨ ਦਾ ਪਿਤਾ ਜਨਮ ਤੋਂ ਹੀ ਅੰਧਾ ਹੀ, ਜਿਸ ਵੇਲੇ ਇਸਦਾ ਸੌ ਦਾ ਸੌ ਪੁੱਤਰ ਮਹਾਂਭਾਰਤ ਦੇ ਯੁੱਧ ਵਿੱਚ ਮਾਰਿਆ ਗਿਆ ਤਾਂ ਇੱਕ ਦਿਨ ਭਗਵਾਨ ਕ੍ਰਿਸ਼ਨ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਪੁੱਛਿਆ ਕਿ ਸੈਂ ਕੈਸਾ ਕਰਮ ਹੀਨ ਮਹਾਰਾਜਾ ਹਾਂ ਕਿ ਇੱਕ ਤਾਂ ਜਨਮ ਤੋਂ ਹੀ ਅੰਧਾ ਸੀ। ਸਾਰੀ ਉਮਰ ਅੰਧਕਾਰ ਵਿੱਚ ਬਤੀਤ ਹੋਈ। ਅੰਧੇਪਣ ਦੇ ਦੁਖ ਨੂੰ ਸਹਿਣ ਕਰਨ ਦਾ ਸੁਭਾਅ ਬਣ ਗਿਆ ਸੀ, ਪਰ ਸੈਂ ਪੁੱਤਰ ਦੇ ਮਰ ਜਾਣ ਦਾ ਦੁਖ ਸਹਿਆ ਨਹੀਂ ਜਾਂਦਾ। ਭੱਠ ਤੇ ਭੁੱਜ ਰਹੇ ਦਾਣੇ ਦੀ ਤਰ੍ਹਾਂ ਮੇਰੀ ਹਾਲਤ ਹੋ ਰਹੀ ਹੈ, ਇਹ ਪਤਾ ਲਹੀਂ ਚਲਦਾ ਕਿ ਇਹ ਮੇਰੇ ਕਿਸ ਕਰਮ ਦੀ ਸਜ਼ਾ ਮਿਲੀ ਹੈ, ਕਿਉਂਕਿ ਇਸ ਜਨਮ ਵਿੱਚ ਸੈਂ ਅੱਗੇ ਜਿਹਾ ਕੋਈ ਕਰਮ ਨਹੀਂ ਕੀਤਾ। ਭਗਵਾਨ ਕ੍ਰਿਸ਼ਨ ਜੀ ਨੇ ਕਿਹਾ ਕਿ ਹੇ ਰਾਜਨ! ਦੁਖ ਸੁਖ ਚੰਗੇ ਮੰਦੇ ਕਰਮ ਤੋਂ ਹੀ ਪੈਦਾ ਹੁੰਦੇ ਹਨ। ਇਹ ਕਦੀ ਨਹੀਂ ਹੋਇਆ ਕਿ ਮੰਦਾ ਕਰਮ ਕੀਤਾ ਨਾ ਹੋਵੇ ਤੇ ਦੁਖ ਮਿਲਿਆ ਹੋਵੇ। ਇਹ ਠੀਕ ਹੈ ਕਿ ਇਸ ਜਨਮ ਵਿੱਚ ਐਸਾ ਕੋਈ ਕਰਮ ਨਹੀਂ ਕੀਤਾ, ਜਿਸ ਦੀ ਸਜ਼ਾ ਹੈ ਇਹ ਪੂਰਬਲੇ ਕੀਤੇ ਕਰਮ ਦਾ ਫਲ ਹੈ। ਪ੍ਰਿਤਰਾਸ਼ਟਰ ਨੇ ਕਿਹਾ ਕਿ ਮੈਂ ਆਪਣੇ ਧਰਮ, ਤਪਸਿਆ ਦੇ ਬਲ ਨਾਲ ਸੌ ਜਨਮ ਦੀ ਗਿਆਤ ਰੱਖਦਾ ਹਾਂ। ਪਿਛਲੇ ਸੌ ਜਨਮ ਵਿੱਚ ਕੋਈ ਐਸਾ ਬੁਰਾ ਕਰਮ ਨਹੀਂ ਕੀਤਾ ਕਿ ਪੁੱਤਰਾਂ ਦੀ ਮੌਤ ਤੇ ਅੱਖਾਂ ਤੋਂ ਅੰਨੇ ਹੋਣ ਦੀ ਸਜ਼ਾ ਮਿਲਦੀ। ਤਾਂ ਭਗਵਾਨ ਜੀ ਨੇ ਕਿਹਾ ਕਿ ਤੇਰੇ

ਇਸ ਸੌ ਜਨਮ ਤੋਂ ਪਹਿਲਾਂ ਭਾਵ ੧੦੭ (ਇੱਕ ਸੌ ਸਤਵੇਂ) ਜਨਮ ਵਿੱਚ ਵੇਖ ਕਿ ਤੂੰ ਅੱਕ 'ਤੇ ਬੈਠੇ ਟਿੱਡੇ ਦੀਆਂ ਅੱਖਾਂ ਸੂਲ ਨਾਲ ਵਿੰਨ ਕੇ ਅੱਖਾਂ ਤੋਂ ਅੰਨ੍ਹਾ ਕੀਤਾ ਸੀ। ਇਸ ਕਰਕੇ ਹੁਣ ਅੰਨ੍ਹਾ ਜਨਮਿਆਂ ਹੈ ਉਸੇ ਜਨਮ ਵਿੱਚ ਤੈਨੂੰ ਮਾਸ ਖਾਣ ਦਾ ਸ਼ੌਂਕ ਸੀ, ਇੱਕ ਵਾਰ ਬੜੀ ਝੜੀ ਲਗੀ ਤੇਰੇ ਮੀਰ ਸ਼ਿਕਾਰੀ ਨੇ ਬਾਹਰੋਂ ਸ਼ਿਕਾਰ ਲਿਆਉਣ ਦੀ ਬਜਾਏ ਮਹਿਲਾਂ ਵਿੱਚ ਹੰਸਾਂ ਦੇ ਸੌ ਬੱਚੇ ਸਨ, ਜਿਨ੍ਹਾਂ ਵਿੱਚੋਂ ਇੱਕ ਬੱਚਾ ਮਾਰ ਕੇ ਉਸ ਦਾ ਮਾਸ ਖੁਆ ਦਿੱਤਾ। ਸੁਆਦ ਲੱਗਣ ਤੋਂ ਤੂੰ ਆਪਣੇ ਮੀਰ ਸ਼ਿਕਾਰੀ ਨੂੰ ਕਿਹਾ ਕਿ ਇਸ ਜਾਨਵਰ ਦਾ ਹੀ ਮਾਸ ਲਿਆਇਆ ਕਰ ਬੜਾ ਹੀ ਸੁਆਦ ਸੀ, ਸੌ ਦਿਨ ਵਿੱਚ ਸੌ ਬੱਚਾ ਮਾਰ ਕੇ ਤੈਨੂੰ ਤੇਰੇ ਮੀਰ ਸ਼ਿਕਾਰ ਨੇ ਖੁਆ ਦਿੱਤਾ। ਜਦੋਂ ਹੰਸ ਮਾਨ ਸਰੋਵਰ ਤੋਂ ਵਾਪਸ ਆਏ ਵੇਖਿਆ ਕਿ ਸਾਡੇ ਬੱਚਿਆਂ ਵਿੱਚੋਂ ਇੱਕ ਵੀ ਬੱਚਾ ਬਾਕੀ ਨਹੀਂ, ਬਲਕਿ ਉਹਨਾਂ ਬੱਚਿਆਂ ਦੀਆਂ ਹੱਡੀਆਂ ਖਿਲਗੀਆਂ ਪਈਆਂ ਦੇਖ ਕੇ ਉਹਨਾਂ ਕਿਹਾ ਕਿ ਸਾਡੇ ਬੱਚਿਆਂ ਦਾ ਮਾਸ ਜਿਸ ਪਾਪ ਆਤਮਾ ਨੇ ਜੀਭ ਦੇ ਸੁਆਦ ਵਾਸਤੇ ਖਾਧਾ ਹੈ ਅਤੇ ਸਾਡੇ ਪੁੱਤਰਾਂ ਦੀ ਜਾਨ ਗਵਾ ਦਿੱਤੀ ਹੈ ਤੇ ਸਾਨੂੰ ਸੰਤਾਨ ਵਿਛੋੜੇ ਦਾ ਦੁਖ ਦਿੱਤਾ ਹੈ। ਹੇ ਪਾਪਾਤਮਾ! ਤੇਰਾ ਸੌ ਪੁੱਤਰ ਇਸੇ ਤਰ੍ਹਾਂ ਮਰੇ ਸਾਡੀ ਤਰ੍ਹਾਂ ਤੂੰ ਵੀ ਸੰਤਾਨ ਵਿਛੋੜੇ ਦਾ ਦੁਖ ਭੋਗੇ। ਭਗਵਾਨ ਕ੍ਰਿਸ਼ਨ ਜੀ ਨੇ ਕਿਹਾ ਕਿ ਤੇਰੇ ਪੁੰਨ ਬਹੁਤੇ ਹੋਣ ਕਰਕੇ ਇਸ ਪਾਪ ਕਰਮ ਨੂੰ ਭੋਗਣ ਦੀ ਵਾਰੀ ਨਾ ਆਈ ਤੇ ਹੁਣ ਪੁੰਨ ਪੂਰੇ ਹੋਣ ਕਰਕੇ ਇਸ ਜਨਮ ਵਿੱਚ ਭਾਵ ਕਿ ਇੱਕ ਸੌ ਸਤਵੇਂ ਜਨਮ ਵਿੱਚ ਉਹਨਾਂ ਦੋਨੋਂ ਪਾਪ ਕਰਮਾਂ ਦਾ ਫਲ ਟਿੱਡੇ ਦੀਆਂ ਅੱਖਾਂ ਭੰਨਣ ਤੋਂ ਅੰਨੇ ਹੋਣ ਦਾ ਦੁਖ ਤੇ ਹੰਸਾਂ ਦੇ ਸੌ ਬੱਚਿਆਂ ਨੂੰ ਖਾਣ ਤੋਂ ਸੌ ਪੁੱਤਰਾਂ ਦੇ ਵਿਛੋੜੇ ਦਾ ਦੁਖ ਸਹਿਣਾ ਪਿਆ।

ਯਥਾ— ਪੁੰਨੀ ਪਾਪੀ ਆਖਣੁ ਨਹਿ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ॥

ਅਪੇ ਬੀਜਿ ਅਪੇ ਗੀ ਖਾਹੁ॥ ਨਾਨਕ ਹੁਕਮੀ ਆਵਹੁ ਜਾਹੁ॥ [ਜਪਜੀ ਸਾਹਿਬ, ਅੰਗ ੪]

ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ॥

ਹਰਿ=ਵਾਹਿਗੁਰੂ ਕਾ=ਦਾ ਨਾਉ=ਨਾਂ ਜੋ ਅੰਮ੍ਰਿਤ ਸਰੂਪ ਹੈ, ਉਸਦਾ ਵਰਤਾਰਾ ਆਪ ਹੀ ਗੁਰੂ ਸਰੂਪ ਹੋ ਕੇ ਵਰਤਾਇਸੀ=ਵਰਤਾਉਂਦਾ ਹੈ, ਵਾ=ਵਾਹਿਗੁਰੂ ਦਾ ਜੋ ਨਾਮ ਅੰਮ੍ਰਿਤ ਹੈ, ਉਸਨੂੰ ਆਪ ਜਪਦਾ ਹੈ ਤੇ ਹੋਰਨਾਂ ਨੂੰ ਜਪਾਉਣ ਰੂਪ ਵਰਤਾਰਾ ਵਰਤਾਇਸੀ=ਵਰਤਾਉਂਦਾ ਹੈ।

ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ॥

ਉਹ ਪੁਰਸ਼ ਪਤਿ=ਇਜ਼ਤ ਨਾਲ ਮਨੁੱਖ ਜਨਮ ਨੂੰ ਸਵਾਰਿ=ਸਫਲਾ ਕਰ ਕੇ ਪਰਲੋਕ ਨੂੰ ਚਲਿਆ=ਤੁਰਿਆ ਹੈ ਤੇ ਉਸਦੇ ਪਿੱਛੋਂ ਵੀ ਜਸ ਰੂਪੀ ਵਾਜਾ ਵਾਇਸੀ=ਵਜਦਾ ਹੈ।

ਯਥਾ— ੧. ਗੁਰਮੁਖਿ ਜਨਮੁ ਸਵਾਰਿ ਦਰਗਾਰ ਚਲਿਆ॥

ਸਚੀ ਦਰਗਾਰ ਜਾਇ ਸਦਾ ਪਿੜ੍ਹੀ ਮਲਿਆ॥

[ਵਾਰ ੧੬, ਪਉੜੀ ੧੪]

੨. ਚਲੈ ਜਨਮੁ ਸਵਾਰਿ ਵਖਰੁ ਸਚੁ ਲੈ॥ ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਤੈ॥

[ਸੂਹੀ ਮ: ੧, ਅੰਗ ੨੫੧]

੩. ਪਤਿ ਨਾਮੁ ਪਾਵਹਿ ਘਰਿ ਸਿਧਾਵਹਿ ਝੋਲਿ ਅੰਮ੍ਰਿਤ ਪੀ ਰਸੈ॥

ਹਰਿ ਨਾਮੁ ਧਿਆਈਐ ਸਬਦਿ ਰਸੁ ਪਾਈਐ ਵਡਭਾਗਿ ਜਪੀਐ ਹਰਿ ਜਸੈ॥

[ਤੁਖਾਰੀ ਮ: ੧, ਅੰਗ ੧੧੧੩]

ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ॥

ਇਹ ਮਨੁੱਖ ਤਾਂ ਵਿਚਾਰਾ ਕੀ ਹੈ ਤੇ ਪ੍ਰਭੂ ਆਪ ਉਸ ਦੇ ਜਸ ਰੂਪੀ ਵਾਜੇ ਨੂੰ ਤਿੰਨਾਂ ਲੋਕਾਂ ਵਿਚ ਸੁਣਾਇਸੀ=ਸੁਣਾਏਗਾ।

ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥

ਸਤਿਗੁਰੂ ਜੀ ਛੁਰਮਾਨ ਕਰਦੇ ਹਨ ਕਿ ਉਹ ਗੁਰਮੁਖ ਨਿਹਾਲੁ=ਜਨਮ ਮਰਨ ਦੇ ਦੁਖ ਤੋਂ ਰਹਿਤ ਹੋ ਕੇ ਮੁਕਤ
ਰੂਪ ਹੁੰਦਾ ਹੈ ਤੇ ਸਭਿ ਕੁਲ=ਸਭ ਕੁਲਾਂ ਨੂੰ ਤਾਰਸੀ=ਤਾਰਦਾ ਹੈ।

ਯਥਾ— ਆਪਿ ਤਰਿਆ ਕੁਲ ਜਗਤੁ ਤਰਾਇਆ ਧੰਨੁ ਜਣੇਦੀ ਮਾਇਆ ॥

[ਸਲੋਕ ਮ: ੩, ਅੰਗ ੫੧੩]

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਡਤਹਿ ॥

ਮੁਖਵਾਕ ਨੰਬਰ ੧੨੫

[ਆਦਿ ਅੰਗ ੨੩੧]

ਸੁਹੀ ਮਹਲਾ ੪ ॥ ਹਰਿ ਨਾਮਾ ਹਰਿ ਰੰਭੁ ਹੈ ਹਰਿ ਰੰਭੁ ਮਜੀਠੈ ਰੰਭੁ ॥ ਗੁਰਿ ਤੁਠੈ ਹਰਿ
 ਰੰਗੁ ਚਾੜਿਆ ਫਿਰਿ ਬਹੁੜਿ ਨ ਹੋਵੀ ਭੰਭੁ ॥੧॥ ਮੇਰੇ ਮਨ ਹਰਿ ਰਾਮ ਨਾਮਿ ਕਰਿ ਰੰਭੁ ॥ ਗੁਰਿ
 ਤੁਠੈ ਹਰਿ ਉਪਦੇਸਿਆ ਹਰਿ ਭੇਟਿਆ ਰਾਉਂ ਨਿਸੰਭੁ ॥੧॥ ਰਹਾਉਂ ॥ ਮੁੰਧ ਇਆਣੀ ਮਨਮੁਖੀ ਫਿਰਿ
 ਆਵਣ ਜਾਣਾ ਅੰਭੁ ॥ ਹਰਿ ਪ੍ਰਭੁ ਚਿਤਿ ਨ ਆਇਓ ਮਨਿ ਦੁਜਾ ਭਾਉਂ ਸਹਲੰਭੁ ॥੨॥ ਹਮ ਮੇਲੁ
 ਭਰੇ ਦੁਹਚਾਰੀਆ ਹਰਿ ਰਾਖਹੁ ਅੰਗੀ ਅੰਭੁ ॥ ਗੁਰਿ ਅੰਮ੍ਰਿਤ ਸਰਿ ਨਵਲਗਿਆ ਸਭਿ ਲਾਖੇ ਕਿਲਵਿਖ
 ਪੰਭੁ ॥੩॥ ਹਰਿ ਦੀਨਾ ਦੀਨ ਦਇਆਲ ਪ੍ਰਭੁ ਸਤਸੰਗਤਿ ਮੇਲਹੁ ਸੰਭੁ ॥ ਮਿਲਿ ਸੰਗਤਿ ਹਰਿ ਰੰਗੁ
 ਪਾਇਆ ਜਨ ਨਾਨਕ ਮਨਿ ਤਨਿ ਰੰਭੁ ॥੪॥੩॥

ਸੁਹੀ ਮਹਲਾ ੪ ॥ **ਹਰਿ ਨਾਮਾ ਹਰਿ ਰੰਭੁ ਹੈ ਹਰਿ ਰੰਭੁ ਮਜੀਠੈ ਰੰਭੁ ॥**

ਇਹ ਅੰਮ੍ਰਿਤ ਬਚਨ ਚੌਥੇ ਪਾਤਸਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਉਚਾਰਨ ਕੀਤਾ ਹੋਇਆ ਹੈ। ਅਨਵੇ :—
 ਹਰੇਕ ਨਾਵਾਂ ਵਿੱਚੋਂ ਤੇ ਹਰੇਕ ਰੰਗਾਂ ਵਿੱਚੋਂ ਹਰੀ ਦੇ ਨਾਮ ਦਾ ਗੂੜ੍ਹਾ ਮਜੀਠੀ ਰੰਗ ਹੈ। ਅਥਵਾ :—ਸੰਸਾਰ ਦੇ
 ਹਰੇਕ ਕਿਸਮ ਦੇ ਰੰਗਾਂ ਵਿੱਚੋਂ ਜੋ ਹਰਿ-ਹਰਿ ਨਾਮ ਰੂਪੀ ਮਜੀਠਾ=ਪੱਕਾ ਰੰਗ ਹੈ, ਉਸ ਵਿੱਚ ਆਪਣੇ ਮਨ ਰੂਪ
 ਕੱਪੜੇ ਨੂੰ ਰੰਗਣਾ ਕਰ। ਇਸ ਮੁਖਵਾਕ ਦੀ ਪਹਿਲੀ ਤੁਕ ਵਿੱਚ, ਅਥਵਾ :—ਰਹਾਉਂ ਦੀ ਤੁਕ ਤੱਕ ਜੋ ਸਿਧਾਂਤ
 ਸਤਿਗੁਰੂ ਜੀ ਨੇ ਬਖਸ਼ਿਸ਼ ਕੀਤੀ ਹੈ, ਇਸ ਗੂੜ੍ਹ ਸਿਧਾਂਤ ਨੂੰ ਸਮਝਣ ਵਾਸਤੇ ਸਤਿਗੁਰੂ ਜੀ ਨੇ ਅੰਮ੍ਰਿਤ ਬਾਣੀ
 ਵਿੱਚ, ਬਾਹਰ ਦੁਨਿਆਵੀ ਰੰਗਾਂ ਦਾ ਪ੍ਰਮਾਣ ਦੇ ਕੇ ਰੂਪਕ ਅਲੰਕਾਰ ਦੁਆਰਾ ਅੰਦਰਲੇ ਨਾਮ ਰੰਗ ਦੀ ਗੱਲ ਸਮਝਾਈ
 ਹੈ ਕਿ ਨਾਮ ਰੰਗ ਵਰਗਾ ਸੰਸਾਰ ਦੇ ਨਾਨ੍ਹਾਂ ਰੰਗਾਂ ਵਿੱਚ ਕੋਈ ਭੀ ਰੰਗ ਇਸ ਰੰਗ ਵਰਗਾ ਨਹੀਂ ਹੋ ਸਕਦਾ। ਜਦੋਂ
 ਰੰਗ ਦਾ ਪ੍ਰਮਾਣ ਸਮਝਿਆ ਜਾਏ ਤਾਂ ਕੇਵਲ ਰੰਗ ਹੀ ਨਹੀਂ, ਹੋਰ ਭੀ ਰੰਗ ਨਾਲ ਸੰਬੰਧਿਤ ਵਸਤੂਆਂ ਦੀ ਲੋੜ
 ਹੈ, ਰੰਗ ਇੱਕ ਦੁਨਿਆਵੀ ਪ੍ਰਮਾਣ ਹੈ, ਜਿਥੇ ਰੰਗ ਹੈ ਉਸ ਨਾਲ ਲਲਾਗੀ, ਲਲਾਗੀ ਦੀ ਭੱਠੀ ਵੀ ਹੈ। ਲਲਾਗੀ
 ਕੋਲ ਦੋ ਤਰ੍ਹਾਂ ਦਾ ਰੰਗ, ਕੱਚਾ ਤੇ ਪੱਕਾ ਜਿਸ ਨੂੰ ਪੁਰਾਤਨ ਭਾਸ਼ਾ ਵਿੱਚ ਕਸੁੰਭਾ ਤੇ ਮਜੀਠਾ ਰੰਗ ਕਿਹਾ ਜਾਂਦਾ
 ਹੈ ਅਤੇ ਕਸੁੰਭਾ ਰੰਗ ਦੁਨਿਆਵੀ ਪਦਾਰਥਾਂ ਦਾ ਪ੍ਰਮਾਣ ਰੂਪ ਹੈ, ਜਦੋਂ ਕਿ ਮਜੀਠਾ ਰੰਗ ਭਗਤੀ ਰੂਪ ਗੂੜ੍ਹੇ ਰੰਗ
 ਨੂੰ ਕਿਹਾ ਜਾਂਦਾ ਹੈ। ਕੱਪੜੇ ਨੂੰ ਗੂੜ੍ਹਾ ਰੰਗ ਚਾੜ੍ਹਣ ਵਾਸਤੇ, ਲਲਾਗੀ ਦੀ ਇੱਕ ਗੀਤ ਸੀ ਕਿ ਫਟਕੜੀ ਪਾਣੀ
 ਵਿੱਚ ਘੋਲ ਕੇ ਕੋਰੇ ਕੱਪੜੇ ਨੂੰ ਫਟਕੜੀ ਦਾ ਪਾਹ ਦੇਣਾ, ਜਿਸ 'ਤੇ ਥੋੜ੍ਹੀ ਬਹੁਤ ਵੀ ਮੈਲ ਹੁੰਦੀ ਸੀ, ਉਹ ਨਿਕਲ
 ਕੇ ਕੱਪੜਾ ਮੈਲ ਰਹਿਤ ਹੋ ਕੇ ਰੰਗਣ ਦੇ ਯੋਗ ਹੋ ਜਾਂਦਾ, ਜਿਸਦਾ ਪ੍ਰਮਾਣ :

ਯਥਾ— ਨਾਨਕ ਪਾਹੈ ਬਾਹਰਾ ਕੋਰੈ ਰੰਗੁ ਨ ਸੋਇ ॥

[ਆਸਾ ਮ: ੧, ਅੰਗ ੪੬੮]

ਇਸ ਕਰਕੇ ਕਿਸੇ ਵੀ ਕੋਰੇ ਵਸਤਰ ਨੂੰ ਰੰਗ ਨਹੀਂ ਚਾੜ੍ਹਿਆ ਕਰਦਾ, ਇਸ ਲਈ ਰੰਗ ਚਾੜ੍ਹਣ ਵਾਸਤੇ ਪਾਹ
 ਦੇਣਾ ਹੀ ਪੈਂਦਾ ਹੈ। ਰੰਗ ਦੀ ਵੀਚਾਰ ਨੂੰ ਹੋਰ ਸਮਝੀਏ ਤਾਂ ਇੱਕ ਉਹ ਭੀ ਰੰਗ ਹੁੰਦਾ ਹੈ, ਜਿਹੜਾ ਥੋੜ੍ਹਾ ਜਿਹਾ
 ਪਾਣੀ ਲੱਗਣ ਨਾਲ, ਥੋੜ੍ਹੀ ਜਿਹੀ ਧੁੱਪ ਲੱਗਣ ਨਾਲ, ਆਪਣੀ ਹੋਂਦ ਖਤਮ ਕਰ ਬੈਠਦਾ ਹੈ।

ਯਥਾ— ੧. ਕਚਾ ਰੰਗੁ ਕਸੁੰਭ ਕਾ ਬੋੜਿਆ ਦਿਨ ਚਾਰਿ ਜੀਉ ॥

[ਸੁਹੀ ਮ: ੧, ਅੰਗ ੨੫੧]

੨. ਦੇਖਿ ਕਸੁੰਭ ਰੰਗੁਲਾ ਕਾਹੇ ਭੂਲਿ ਲਾਗੇ ॥੧॥

[ਰਾਗ ਬਿਲਾਵਲ ਮ: ੫, ਅੰਗ ੮੦੯]

ਕਾਨੁੰਡ—ਕਸੁੰਭ ਪਦ ਸੰਸਕ੍ਰਿਤ ਭਾਸ਼ਾ ਦਾ ਸ਼ਬਦ ਹੈ। ਸੰਗਯਾ, ਸ਼ਿਖ ਅੱਗ ਦੀ ਸ਼ਿਖਾ=ਲਾਟ ਜਿਸ ਦਾ ਛੁੱਲ

ਅੱਗ ਦੀ ਲਾਟ ਵਰਗਾ ਹੁੰਦਾ ਹੈ। ਐਸਾ ਇੱਕ ਬੂਟਾ ਅਤੇ ਇਸਦੇ ਫੁੱਲ ਦੀਆਂ ਕੇਸਰ ਜਿਹੀਆਂ ਤੁਰੀਆਂ। ਇਸ ਦਾ ਲਾਲ ਰੰਗ ਬਹੁਤ ਭੜਕੀਲਾ ਹੁੰਦਾ ਹੈ, ਪਰ ਧੁੱਪ ਅਤੇ ਜਲ ਨਾਲ ਤੁਰੰਤ ਫਿੱਕਾ ਪੈ ਜਾਂਦਾ ਹੈ। ਗੁਰਬਾਣੀ ਵਿੱਚ ਮਾਇਕ ਪਦਾਰਥਾਂ ਦੇ ਚਮਤਕਾਰ ਕਸੁੰਭ ਰੰਗ ਜਿਹੇ ਵਰਣਨ ਕੀਤੇ ਹਨ। ਇਸਦੇ ਫੁੱਲਾਂ ਦੀਆਂ ਤੁਰੀਆਂ ਨੂੰ ਲੈ ਕੇ ਕੱਪੜਿਆਂ ਨੂੰ ਲਾਲ ਸੂਹਾ ਰੰਗ ਦਿੱਤਾ ਜਾਂਦਾ ਹੈ, ਇਹ ਰੰਗ ਭਾਵੇਂ ਕਾਫ਼ੀ ਤੇਜ਼ ਹੁੰਦਾ ਹੈ ਤੇ ਸੋਹਣਾ ਵੀ ਬਹੁਤ ਲਗਦਾ ਹੈ, ਪਰ ਇਸ ਵਿੱਚ ਕੱਚਾਪਣ ਇਤਨਾ ਹੈ ਕਿ ਥੋੜ੍ਹੀ ਜਿਹੀ ਧੁੱਪ ਦੇ ਸੇਕ ਨੂੰ ਨਾ ਸਹਾਰਦਾ ਹੋਇਆ ਤੇ ਦੂਜਾ ਪਾਣੀ ਦੀ ਥੋੜ੍ਹੀ ਜਿਹੀ ਸਪਸ਼ਤਾ ਨਾਲ ਤੁਰੰਤ ਫਿੱਕਾ ਪੈ ਜਾਂਦਾ ਹੈ।

ਯਥਾ— ਹਥੁ ਨ ਲਾਇ ਕਸੁੰਭੜੇ ਜਲਿ ਜਾਸੀ ਢੋਲਾ ॥

[ਸੂਹੀ ਫਰੀਦ ਜੀ, ਅੰਗ ੨੬੮]

ਫਰੀਦ ਸਾਹਿਬ ਜੀ ਇਥੇ ਕਸੁੰਭੇ ਰੰਗ ਦੇ ਪਦ ਨੂੰ ਦੋ ਭਾਵ ਲੈ ਕੇ ਵਰਤ ਰਹੇ ਹਨ। ਢੋਲਾ=ਹੋ ਪਿਆਰੇ ! ਕਸੁੰਭੇ ਦਾ ਰੰਗ ਇਤਨਾ ਕੱਚਾ ਹੈ ਕਿ ਧੁੱਪ ਅਤੇ ਪਾਣੀ ਨਾਲ ਜਾਸੀ=ਜਾਇਆ ਭਾਵ ਖਤਮ ਹੋ ਜਾਂਦਾ ਹੈ। ਜੇ ਤੂੰ ਇਸ ਨਾਲ ਪ੍ਰੇਮ ਲਾਇ=ਲਾਵੇਂਗਾ ਤਾਂ ਜਦੋਂ ਰੰਗ ਉਡ ਗਿਆ ਤਾਂ ਤੇਰੇ ਹੱਥ ਕੁਝ ਵੀ ਨਹੀਂ ਆਵੇਗਾ ਤੇ ਦੂਸਰਾ ਭਾਵ ਫਰੀਦ ਜੀ ਕਸੁੰਭੇ ਦਾ ਅਗਨੀ ਲੈਂਦੇ ਹਨ। ਕਿਉਂਕਿ ਦੇਸ ਦੇ ਇੱਕ ਹਿੱਸੇ ਵਿੱਚ ਅਗਨੀ ਨੂੰ ਕਸੁੰਭਾ ਕਿਹਾ ਜਾਂਦਾ ਹੈ। ਇਸ ਲਈ ਅਰਥ ਸਿੱਧ ਹੋਇਆ ਕਿ ਹੋ ਪਿਆਰੇ ! ਵਿਸ਼ਿਆਂ ਰੂਪ ਅਗਨੀ ਨੂੰ ਜੇ ਮਨ ਰੂਪੀ ਹੱਥ ਲਗਾਵੇਂਗਾ ਤਾਂ ਜਲਿ=ਦਗਧ ਹੋ ਜਾਵੇਂਗਾ। ਇਸ ਲਈ ਇਸ ਕੱਚੇ ਰੰਗ ਤੋਂ ਬਚਣ ਦੀ ਗੱਲ ਥਾਂ-ਥਾਂ 'ਤੇ ਕੀਤੀ ਗਈ ਹੈ। ਇਸ ਤੋਂ ਉਲਟ ਜੋ ਗੁਰੂ ਰੂਪ ਲਿਲਾਰੀ ਕੌਲ ਮਜ਼ੀਠ ਦੇ ਰੰਗ ਵਾਂਗ ਪੱਕਾ ਨਾਮ ਦਾ ਰੰਗ ਹੈ।

ਮਜ਼ੀਠ—ਇਕ ਕਿਸਮ ਦਾ ਗੂੜ੍ਹਾ ਪੱਕਾ ਲਾਲ ਰੰਗ ਜੋ ਕਿ ਮਜ਼ੀਠ ਨਾਂ ਦੀ ਵੇਲ ਵਿੱਚੋਂ ਤਿਆਰ ਕੀਤਾ ਜਾਂਦਾ ਹੈ। ਇਸ ਬਾਰੇ ਪ੍ਰਸਿੱਧੀ ਹੈ ਕਿ ਇਹ ਧੌਣ ਨਾਲ ਉਤਰਦਾ ਨਹੀਂ। ਰਹਸ਼ਵਾਦੀ ਸੰਤਾਂ ਨੇ ‘ਪ੍ਰਭੂ ਪਿਆਰ’ ਨੂੰ ਮਜ਼ੀਠ ਦੇ ਰੰਗ ਨਾਲ ਤੁਲਨਾ ਦਿੱਤੀ ਹੈ ਤੇ ‘ਜਗਤ ਮੋਹ’ ਨੂੰ ਕਸੁੰਭੇ ਨਾਲ। ਸਤਿਗੁਰੂ ਨਾਮ ਨੂੰ ਮਜ਼ੀਠੀ ਰੰਗ ਕਹਿ ਕੇ ਇਉਂ ਸਲਾਹੁੰਦੇ ਹਨ।

ਯਥਾ— ੧. ਤੇਰਾ ਏਕੋ ਨਾਮੁ ਮੰਜੀਠੜਾ ਰਤਾ ਮੇਰਾ ਚੌਲਾ ਸਦ ਰੰਗ ਢੋਲਾ ॥

[ਸੂਹੀ ਮਹਲਾ ੧, ਅੰਗ ੨੨੯]

੨. ਕਾਇਆ ਰੰਛਣਿ ਜੇ ਥੀਐ ਪਿਆਰੇ ਪਾਈਐ ਨਾਉ ਮਜ਼ੀਠ ॥

ਰੰਛਣ ਵਾਲਾ ਜੇ ਰੰਛੈ ਸਾਹਿਬੁ ਐਸਾ ਰੰਗੁ ਨ ਢੀਠ ॥ [ਤਿਲੰਗ ਮਹਲਾ ੧, ਅੰਗ ੨੨੨]

ਗੁਰਿ ਤੁਠੈ ਹਰਿ ਰੰਗ ਚਾਙਿਆ ਫਿਰਿ ਬਹੁੜਿ ਨ ਹੋਵੀ ਭੰਡੁ ॥੧॥

ਸਤਿਗੁਰਾਂ ਨੇ ਤੁਠੈ=ਪ੍ਰਸੰਨ ਹੋ ਕੇ ਜਿਸ ਜਗਿਆਸੂ ਦੇ ਮਨ ਰੂਪੀ ਬਸਤਰ ਨੂੰ ਨਾਮ ਰੂਪੀ ਰੰਗ ਚਾਙਿਆ ਹੈ, ਬਹੁੜਿ=ਮੁੜ ਫਿਰ ਉਸ ਦੇ ਰੂਹਾਨੀਅਤ ਕੰਮ ਵਿੱਚ ਕੋਈ ਭੰਡੁ=ਬਿਘਨ ਨਹੀਂ ਹੁੰਦਾ। ਸੋ, ਗੁਰੂ ਰੂਪ ਲਿਲਾਰੀ ਸਤਿਸੰਗਤ ਰੂਪ ਮੱਟੀ ਵਿੱਚ ਵੈਰਾਗ ਰੂਪ ਪਾਣੀ ਤੇ ਨਾਮ ਰੂਪ ਰੰਗ ਪਾ ਕੇ, ਕਾਮ ਕ੍ਰੋਧ ਦੀਆਂ ਲੱਕੜਾਂ ਬਾਲ ਕੇ, ਜਪ ਤਪ ਰੂਪੀ ਸੇਕ ਦੇ ਕੇ, ਸੋਹਣਾ ਤੇ ਪੱਕਾ ਨਾਮ ਰੂਪ ਰੰਗ ਚਾੜ੍ਹ ਦਿੰਦੇ ਹਨ, ਪਰ ਇਸ ਤੋਂ ਪਹਿਲਾਂ ਜਗਿਆਸੂ ਦੇ ਅੰਤਸ਼ਕਰਨ ਰੂਪ ਬਸਤਰ ਨੂੰ ਜੋ ਰਾਗ ਦਵੈਸ਼ ਰੂਪ ਮੈਲ ਲਗੀ ਹੋਈ ਹੈ, ਉਸ ਮੈਲ ਨੂੰ ਨਿਸ਼ਕਾਮ ਕਰਮਾਂ ਦੇ ਜਲ ਨਾਲ ਸੁੱਧ ਕਰਕੇ ਗੁਰੂ ਨੂੰ ਸੌਂਪਣਾ ਕਰੀਏ, ਫਿਰ ਨਾਮ ਰੂਪ ਰੰਗ ਚੜ੍ਹੇਗਾ।

ਯਥਾ— ਭੈ ਵਿਚਿ ਖੁੰਬਿ ਚੜਾਈਐ ਸਰਮੁ ਪਾਹੁ ਤਨਿ ਹੋਇ ॥

ਨਾਨਕ ਭਗਤੀ ਜੇ ਰਪੈ ਕੂੜੇ ਸੋਇ ਨ ਕੋਇ ॥

[ਵਾਰ ਆਸਾ ਮ: ੧, ਅੰਗ ੮੬੮]

ਮਨ ਰੂਪ ਬਸਤਰ ਨੂੰ ਵਾਹਿਗੁਰੂ ਦੇ ਭੈਅ ਵਿੱਚ ਰਹਿਣ ਰੂਪ ਖੁੰਬ 'ਤੇ ਚੜਾਉਣਾ ਕਰੀਏ। ਮੰਦੇ ਕਰਮਾਂ ਤੋਂ ਲਜਿਆ ਕਰਨੀ ਇਹ ਤਨਿ=ਸਰੀਰ ਨੂੰ ਭਾਵ ਸੂਖਮ ਸਰੀਰ-ਮਨ ਨੂੰ ਪਾਹ ਦੇਈਏ। ਸਤਿਗੁਰੂ ਜੀ ਕਥਨ ਕਰਦੇ

ਹਨ ਕਿ ਜੇਕਰ ਭਗਤੀ ਰੂਪ ਮਜ਼ੀਠੇ ਰੰਗ ਵਿੱਚ ਮਨ ਰਹੈ=ਰੰਗਿਆ ਜਾਵੇ ਤਾਂ ਮਨ ਨੂੰ ਝੂਠ ਦੀ ਸੋਇ=ਲੇਸ ਵੀ ਨਹੀਂ ਰਹਿੰਦੀ।

ਮੁੰਬਿ=ਧੋਬੀ ਦਾ ਉਹ ਬਰਤਨ ਜਿਸ ਵਿੱਚ ਖਾਰ ਨਾਲ ਮਿਲਿਆ ਪਾਣੀ ਪਾ ਕੇ ਉਪਰ ਬਸਤਰ ਚਿਣ ਕੇ ਤੇਜ ਭਾਫ਼ ਦਿੰਦਾ ਹੈ, ਜਿਸ ਤੋਂ ਮੈਲ ਅਲੱਗ ਹੋ ਜਾਂਦੀ ਹੈ। ਇਥੇ ਜੋ ਬਸਤਰ ਨੂੰ ਮੈਲ ਰਹਿਤ ਕਰਕੇ ਵਾ—ਅੰਤਸ਼ਕਰਨ ਨੂੰ ਮੈਲ ਰਹਿਤ ਕਰਕੇ ਬਾਹਾਂ ਜਾਂ ਅੰਤੀਵ ਰੰਗ ਚਾੜਣ ਦੀ ਗੱਲ ਕੀਤੀ ਹੈ, ਉਸ ਤੋਂ ਇਹ ਗੱਲ ਸਪੱਸ਼ਟ ਹੋ ਗਈ ਕਿ ਜੋ ਮੈਲ ਹੈ, ਉਹ ਭਾਵੇਂ ਕਿਸੇ ਕਿਸਮ ਦੀ ਹੋਵੇ, ਹਰ ਵਸਤੂ ਦੀ ਮੈਲ ਉਸੇ ਵਸਤੂ ਲਈ ਇਤਨੀ ਹਾਨੀਕਾਰਕ ਹੈ ਕਿ ਉਸੇ ਵਸਤੂ ਦੀ ਸ਼ਕਤੀ ਨੂੰ ਨਸ਼ਟ ਕਰ ਦਿੰਦੀ ਹੈ। ਲੋਹੇ ਦੀ ਮੈਲ ਲੋਹੇ ਨੂੰ ਕਮਜ਼ੋਰ, ਸ਼ਕਤੀਹੀਣ ਕਰਕੇ ਰੱਖ ਦਿੰਦੀ ਹੈ। ਬਸਤਰ ਦੀ ਮੈਲ ਬਸਤਰ ਦੀ ਸ਼ਕਤੀ ਨੂੰ ਨਸ਼ਟ ਕਰ ਦਿੰਦੀ ਹੈ। ਮੈਲ ਕੇਵਲ ਵਸਤੂ ਦੀ ਸ਼ਕਤੀ ਨੂੰ ਹੀ ਨਸ਼ਟ ਨਹੀਂ ਕਰਦੀ, ਬਲਕਿ ਉਸਦੇ ਰੂਪ ਨੂੰ ਵੀ ਵਿਗਾੜ ਦਿੰਦੀ ਹੈ। ਇਸੇ ਤਰ੍ਹਾਂ ਮਨ ਦੀ ਮੈਲ ਨੇ ਮਨ ਨੂੰ ਕਮਜ਼ੋਰ ਹੀ ਨਹੀਂ ਕੀਤਾ, ਸਗੋਂ ਮਨ ਦੀ ਸ਼ਕਲ ਵੀ ਵਿਗਾੜ ਦਿੱਤੀ ਹੈ। ਬਿਗਡੇ ਹੋਏ ਮਨ ਦਾ ਹਰ ਕਰਤਬ, ਹਰ ਸੋਚ, ਬਿਗਾੜ ਰੂਪ ਹੋਇਆ ਕਰਦੀ ਹੈ। ਮਨ ਦੀ ਮੈਲ ਦਾ ਨਾਮ ਗੁਰਬਾਣੀ ਅਤੇ ਧਰਮ ਸ਼ਾਸਤਰਾਂ ਵਿੱਚ ਜਿਥੇ ਰਾਗ ਦੈਖ ਹੈ, ਉਥੇ ਹਉਮੈ ਨੂੰ ਵੀ ਮਨ ਦੀ ਸਭ ਤੋਂ ਖਤਰਨਾਕ ਮੈਲ ਮੰਨਿਆ ਹੈ।

ਯਥਾ—**ਪ੍ਰਥਮੇ ਤੇਰੀ ਨੀਕੀ ਜਾਤਿ ॥ ਦੁਤੀਆ ਤੇਰੀ ਮਨੀਐ ਪਾਂਤਿ ॥**

ਤ੍ਰੀਤੀਆ ਤੇਰਾ ਸੁੰਦਰ ਬਾਨੁ ॥ ਬਿਗਡ ਰੂਪੁ ਮਨ ਮਹਿ ਅਭਿਮਾਨੁ ॥

[ਆਸਾ ਮਹਲਾ ੫, ਅੰਗ ੩੭੮]

ਪ੍ਰਥਮੇ=ਪਹਿਲਾਂ, ਨੀਕੀ=ਸੁੰਦਰ ਭਾਵ ਤੇਰੀ ਪਹਿਲਾਂ ਬ੍ਰਹਮ ਰੂਪ ਸੁੰਦਰ ਜਾਤਿ ਸੀ। ਦੂਜੇ ਨੰਬਰ 'ਤੇ ਦੇਹ ਦੇ ਇੰਦ੍ਰਿਆਂ ਰੂਪ ਪੰਗਤੀ 'ਤੇ ਤੇਰੀ ਆਗਿਆ ਮੰਨੀ ਜਾਂਦੀ ਸੀ। ਭਾਵ, ਜੋ ਮਨ ਹੁਕਮ ਕਰਦਾ ਹੈ, ਦੇਹ ਦੇ ਇੰਦ੍ਰੇ ਉਹੀ ਕੁਝ ਕਰਦੇ ਹਨ। ਤੀਜੇ ਨੰਬਰ 'ਤੇ ਤੇਰਾ ਸ਼ਾਂਤਕੀ ਹਿਰਦਾ ਰੂਪੀ ਰਹਿਣ ਵਾਲਾ ਅਸਥਾਨ ਸੁੰਦਰ ਸੀ, ਪਰ ਉਥੇ ਸੁੰਦਰ ਅਸਥਾਨ 'ਤੇ ਤੂੰ ਆਪਣੇ ਸਰੂਪ ਨੂੰ ਵਿਗਾੜਨ ਵਾਲੀ ਹਉਮੈ ਦੀ ਮੈਲ ਰੱਖ ਲਈ, ਜਿਸ ਮੈਲ ਕਰਕੇ ਤੇਰਾ ਰੂਪ ਵਿਗਡ ਚੁੱਕਾ ਹੈ। ਇਸ ਲਈ ਗੁਰੂ ਸਾਹਿਬ ਰਾਗ ਦੈਸ਼ ਤੇ ਹਉਮੈ ਦੀ ਮੈਲ ਨੂੰ ਢੂਰ ਕਰਕੇ ਨਾਮ ਰੂਪ ਰੰਗ ਚਾੜ੍ਹਦੇ ਹਨ। ਫਿਰ ਉਹ ਰੰਗ ਕਦੇ ਵੀ ਉਤਰਦਾ ਨਹੀਂ। ਜੈਸਾ ਕਿ :

ਸਾਖੀ ਭਾਈ ਮਤੀਦਾਸ ਜੀ—ਭਾਈ ਮਤੀਦਾਸ ਜੋ ਕਿ ਭਾਈ ਪਿਰਾਗਾ ਦੇ ਸਪੁੱਤਰ ਹਨ। ਭਾਈ ਪਿਰਾਗਾ ਛੇਵੇਂ ਪਾਤਿਸ਼ਾਹ ਦਾ ਸਿੱਖ, ਛੱਬਰ ਬ੍ਰਾਹਮਣ ਮਹਾਤਮਾ ਗੌਤਮ ਦਾ ਪੁੱਤਰ ਅਤੇ ਕੜੀਆਲਾ ਪਿੰਡ, ਜ਼ਿਲ੍ਹਾ ਜਹਿਲਮ, ਜੋ ਅੱਜ ਕੱਲ੍ਹੁ ਪਾਕਿਸਤਾਨ ਵਿੱਚ ਹੈ, ਦੇ ਰਹਿਣ ਵਾਲਾ ਸੀ। ਭਾਈ ਪਿਰਾਗੇ ਦੇ ਚਾਰ ਸਪੁੱਤਰ ਸਨ—ਭਾਈ ਮਤੀਦਾਸ, ਸਤੀਦਾਸ, ਜਤੀਦਾਸ, ਸਖੀਦਾਸ। ਜਿਨ੍ਹਾਂ ਵਿੱਚੋਂ ਭਾਈ ਮਤੀਦਾਸ ਜੀ ਸਨ। ਸਤਿਗੁਰੂ ਗੁਰੂ ਤੇਰਾ ਬਹਾਦਰ ਸਾਹਿਬ ਨੇ ਆਪਣਾ ਦੀਵਾਨ ਥਾਪਿਆ ਸੀ। ਭਾਈ ਮਤੀਦਾਸ ਤੇ ਸਤੀਦਾਸ ਦੀ ਕੁਰਬਾਨੀ ਗੁਰੂ ਸਾਹਿਬ ਨਾਲ ਦਿਲੀ ਵਿਖੇ ਹੋਈ। ਜਦੋਂ ਗੁਰੂ ਸਾਹਿਬ ਜੀ ਲੋਹ ਪਿੰਜਰੇ ਵਿੱਚ ਕੈਦ ਸਨ ਤਾਂ ਭਾਈ ਮਤੀ ਦਾਸ ਜੀ ਨੂੰ ਸਰਕਾਰ ਨੇ ਕਾਜ਼ੀ ਤੋਂ ਆਰੇ ਨਾਲ ਚੀਰਨ ਦਾ ਛਤਵਾ ਦਿਵਾਇਆ, ਜਿਸ ਨੂੰ ਭਾਈ ਸਾਹਿਬ ਨੇ ਹੱਸ ਕੇ ਕਬੂਲ ਕੀਤਾ। ਜਦੋਂ ਜਲਾਦ ਆਰੇ ਨੂੰ ਤਿੱਖਾ ਕਰਨ ਲੱਗੇ ਤਾਂ ਭਾਈ ਸਾਹਿਬ ਨੇ ਕਿਹਾ ਕਿ ਤੁਸੀਂ ਆਪਣੇ ਆਰੇ ਨੂੰ ਤਿੱਖਾ ਕਰੋ, ਮੈਂ ਆਪਣੇ ਮਨ ਨੂੰ ਤਿੱਖਾ ਕਰਾਂਗਾ। ਜਲਾਦਾਂ ਨੇ ਪੁੱਛਿਆ ਕਿ ਅਸੀਂ ਤਾਂ ਰੇਤੀ ਨਾਲ ਆਰੇ ਨੂੰ ਤਿੱਖਾ ਕਰਾਂਗੇ, ਤੇਰੇ ਕੋਲ ਮਨ ਨੂੰ ਤਿੱਖਾ ਕਰਨ ਦਾ ਕੀ ਸਾਧਨ ਹੈ ? ਤਾਂ ਭਾਈ ਸਾਹਿਬ ਨੇ ਉੱਤਰ ਦਿੱਤਾ ਕਿ ਮੇਰੇ ਕੋਲ ਗੁਰੂ ਨਾਨਕ ਦਾ ਬਖਸ਼ਿਆ ਜਪੁਜੀ ਦਾ ਪਾਠ ਹੈ। ਜਿਸ ਜਪੁਜੀ ਦੇ ਰੰਗ ਨੂੰ ਮੇਰੇ ਗੁਰੂ ਤੇਰਾ ਬਹਾਦਰ ਸਾਹਿਬ ਨੇ ਪ੍ਰਸੰਨ ਹੋ ਕੇ ਚਾੜਨਾ ਕੀਤਾ ਹੈ। ਮਤੀਦਾਸ ਜੀ ਨੂੰ ਆਖਰੀ ਇੱਛਾ ਪੁੱਛਣ ਤੋਂ ਭਾਈ ਸਾਹਿਬ ਨੇ ਜਲਾਦਾਂ ਨੂੰ ਕਿਹਾ ਕਿ ਅੰਤ ਸਮੇਂ ਮੇਰਾ ਮੁਖ ਗੁਰੂ ਦੇ ਪਿੰਜਰੇ ਵੱਲ ਹੋਵੇ। ਭਾਈ ਸਾਹਿਬ ਨੇ ਜਪੁਜੀ ਦਾ ਪਾਠ ਸ਼ੁਰੂ ਕੀਤਾ, ਅਜੇ ਅਸੰਖ ਜਪੁ ਵਾਲੀ ਪਉੜੀ 'ਤੇ ਹੀ ਪਹੁੰਚੇ ਸਨ ਕਿ ਜਲਾਦਾਂ ਨੇ ਸਗੋਰ ਨੂੰ ਚੀਰ ਕੇ ਦੋ ਹਿੱਸਿਆਂ ਵਿੱਚ ਵੰਡ ਦਿੱਤਾ।

ਭਾਈ ਸਾਹਿਬ ਦੀ ਜਲਾਦਾਂ ਨੂੰ ਹਦਾਇਤ ਸੀ ਕਿ ਚੀਰ ਬਿਲਕੁਲ ਸਿੱਧਾ ਹੋਵੇ, ਜੇ ਤੁਹਾਡੀ ਗਲਤੀ ਨਾਲ ਚੀਰ ਟੇਢਾ ਲੱਗ ਗਿਆ ਤਾਂ ਕਿਤੇ ਕੋਈ ਇਤਿਹਾਸਕਾਰ ਇਸ ਗੱਲ ਨੂੰ ਗਲਤ ਰੰਗਤ ਨਾ ਦੇ ਦੇਵੇ ਕਿ ਭਾਈ ਸਾਹਿਬ ਆਰੇ ਤੋਂ ਡਰਦਾ ਡੋਲ ਗਿਆ ਸੀ, ਜਦ ਕਿ ਮੈਂ ਅਡੋਲ ਖੜ੍ਹਾ ਹਾਂ। ਇਸ ਤੋਂ ਬਾਅਦ ਇੱਕ ਹੋਰ ਅਸਚਰਜ ਗੱਲ ਹੋਈ ਕਿ ਸਰੀਰ ਦੇ ਦੋ ਹਿੱਸੇ ਹੋਣ ਤੋਂ ਬਾਅਦ ਵੀ ਜਪੁਜ਼ੀ ਦੀ ਆਵਾਜ਼ ਬੰਦ ਨਹੀਂ ਹੋਈ ਤੇ ਦੋ ਹਿੱਸਿਆਂ ਵਿੱਚੋਂ ਇੱਕ ਹੀ ਆਵਾਜ਼ ਆਉਂਦੀ ਰਹੀ।

**ਅਰੋਧ ਅਰਧ ਚਿਰਗਿ ਸ੍ਰੁ ਭਾਰਾ ॥ ਪਰਯੋ ਪ੍ਰਿਥਮੀ ਪਰ ਹੈ ਦੋ ਫਾਰਾ ॥
ਦੈਨਹੁਂ ਤਨ ਤੇ ਜਪੁ ਜੀ ਪਦੈ ॥ ਹੇਰਤ ਸਭ ਕੇ ਅਚਰਜ ਬਦੈ ॥੪੯॥**

[ਗੁਰ ਪ੍ਰਤਾਪ ਸੂਰਜ, ਗਾਂਧਿ ੧੨, ਅੰਸੂ ੪੮]

ਇਸ ਪ੍ਰਕਾਰ ਭਾਈ ਮਤੀਦਾਸ ਜੀ ਦਾ ਮਨ ਨਾਮ ਦੇ ਗੂੜੇ ਰੰਗ ਵਿੱਚ ਰੰਗਿਆ ਹੋਇਆ ਸੀ। ਜਿਵੇਂ ਮਜ਼ੀਠੇ ਦਾ ਰੰਗ ਕਪੜੇ ਨੂੰ ਹਢਾਉਣ-ਪਾਟਣ ਤੋਂ ਬਾਅਦ ਵੀ ਨਹੀਂ ਲਹਿੰਦਾ। ਇਸੇ ਤਰ੍ਹਾਂ ਸਰੀਰ ਨੂੰ ਚੀਰਨ ਤੋਂ ਬਾਅਦ ਵੀ ਉਹ ਰੰਗ ਉਤਰਿਆ ਨਹੀਂ।

ਯਥਾ— ਸਤ ਸੰਗਤਿ ਪ੍ਰੀਤਿ ਸਾਧ ਅਤਿ ਗੁੜੀ ਜਿਉ ਰੰਗੁ ਮਜ਼ੀਠ ਬਹੁ ਲਾਗਾ ॥
ਕਾਇਆ ਕਾਪਨੁ ਚੀਰ ਬਹੁ ਫਾਰੇ ਹਰਿ ਰੰਗੁ ਨ ਲਹੈ ਸਭਾਗਾ ॥

[ਮਾਲੀ ਗਊੜਾ ਮਹਲਾ ੪, ਅੰਗ ੯੯੫]

ਮੇਰੇ ਮਨ ਹਰਿ ਰਾਮ ਨਾਮਿ ਕਰਿ ਰੰਭ ॥

ਹੇ ਮੇਰੇ ਮਨ ! ਤੂੰ ਹਰ ਵੇਲੇ ਜੋ ਰਾਮ=ਰਮਿਆ ਹੋਇਆ ਪ੍ਰਮੇਸ਼ਰ ਹੈ, ਉਸ ਦੇ ਨਾਮ ਨਾਲ ਰੰਝ=ਪ੍ਰੇਮ ਕਰਨਾ ਕਰ।

ਹਰਿ ਤੁਠੈ ਹਰਿ ਉਪਦੇਸਿਆ ਹਰਿ ਭੇਟਿਆ ਰਾਉ ਨਿਸੰਭੁ ॥੧॥ ਰਹਾਉ ॥

ਜਿਸ ਨੂੰ ਗੁਰਾਂ ਨੇ ਤੁਠੈ=ਪ੍ਰਸੰਨ ਹੋ ਕੇ ਹਰੀ ਨਾਮ ਦਾ ਉਪਦੇਸਿਆ=ਉਪਦੇਸ ਦਿੱਤਾ ਹੈ, ਉਸ ਨੂੰ ਨਿਸੰਭੁ=ਨਿਸੰਕ ਹੋ ਕੇ ਰਾਉ=ਰਾਜਾ ਰੂਪ ਹਰਿ=ਪ੍ਰਮੇਸ਼ਰ ਭੇਟਿਆ=ਮਿਲਿਆ ਹੈ। ਅਥਵਾ :—ਉਸ ਨੂੰ ਹਰਿ=ਪ੍ਰਮਾਤਮਾ ਮਿਲਿਆ ਹੈ, ਉਹ ਜਨਮ-ਮਰਨ ਰੂਪ ਸੰਝ=ਸੰਕਾ ਤੋਂ ਰਹਿਤ ਹੋਇਆ ਹੈ।

ਮੁੰਧ ਇਆਣੀ ਮਨਮੁਖੀ ਫਿਰਿ ਆਵਣ ਜਾਣਾ ਅੰਭੁ ॥

ਜੋ ਜੀਵ ਰੂਪ ਮੁੰਧ=ਇਸਤਰੀ ਮਨਮੁਖੀ=ਮਨਮੁਖਤਾ ਕਰਕੇ, ਇਆਣੀ=ਅਗਿਆਤ, ਬੇਸਮਝ ਹੋ ਰਹੀ ਹੈ, ਉਸ ਦਾ ਫਿਰਿ=ਮੁੜ ਕੇ ਅੰਭੁ=ਸਰੀਰ ਵਿੱਚ ਆਉਣਾ-ਜਾਣਾ, ਭਾਵ ਜੰਮਣਾ ਤੇ ਮਰਨਾ ਬਣਿਆ ਰਹੇਗਾ।

ਹਰਿ ਪ੍ਰਭੁ ਚਿਤਿ ਨ ਆਇਓ ਮਨਿ ਦੂਜਾ ਭਾਉ ਸਹਲੰਭੁ ॥੨॥

ਐਸੀ ਮਨਮੁਖ ਜੀਵ ਰੂਪ ਇਸਤਰੀ ਨੂੰ ਹਰਿ=ਵਾਹਿਗੁਰੂ ਪ੍ਰਭੂ=ਮਾਲਿਕ ਚਿਤਿ=ਚੇਤੇ ਨਹੀਂ ਆਇਓ=ਆਇਆ, ਜਿਸ ਦਾ ਮਨ ਦੂਜਾ=ਦਵੈਤ ਭਾਉ=ਭਾਵ ਵਿੱਚ ਸਹਲੰਭੁ=ਜੁੜ ਰਿਹਾ ਹੈ, ਅਥਵਾ :—ਦੂਤ ਭਾਅ ਦੇ ਸਹ=ਨਾਲ ਲੰਭੁ=ਲੱਗ ਰਿਹਾ ਹੈ।

ਹਮ ਮੈਲੁ ਭਰੇ ਦੁਹਚਾਰੀਆ ਹਰਿ ਰਾਖਹੁ ਅੰਗੀ ਅੰਭੁ ॥

ਅਨਵੇ :—ਅੰਭੁ=ਹੇ ਪਿਆਰੇ ਹਰਿ=ਵਾਹਿਗੁਰੂ ! ਅਸੀਂ ਦੁਹਚਾਰੀਆ=ਬੁਰੇ ਕਰਮਾਂ ਦੇ ਕਰਨ ਵਾਲੇ ਪਾਪਾਂ ਦੀ ਮੈਲ ਨਾਲ ਭਰੇ ਹੋਏ ਹਾਂ, ਆਪ ਮੇਰਾ ਅੰਗੀ=ਪੱਖ ਕਰਕੇ ਮੈਨੂੰ ਜੰਮਣ-ਮਰਨ ਤੋਂ ਰਾਖਹੁ=ਰੱਖ ਲਵੇ। ਅਥਵਾ :—

ਜਿਵੇਂ ਆਪ ਭਗਤਾਂ ਦੇ ਅੰਗੀ=ਪੱਖੀ ਹੋਂ ਤਿਵੇਂ ਮੈਨੂੰ ਵੀ ਆਪਣਾ ਅੰਗੀ=ਪੱਖ ਕਰਕੇ ਰੱਖ ਲਵੇ।

ਗੁਰਿ ਅੰਮ੍ਰਿਤ ਸਰਿ ਨਵਲਾਇਆ ਸਭਿ ਲਾਖੇ ਕਿਲਵਿਖ ਪੰਡੁ ॥੩॥

ਜਿਸ ਨੂੰ ਸਤਿਗੁਰਾਂ ਨੇ ਨਾਮ ਰੂਪ ਅੰਮ੍ਰਿਤ ਦੇ ਸਰਿ=ਸਰੋਵਰ ਵਿੱਚ ਨਵਲਾਇਆ=ਇਸ਼ਨਾਨ ਕਰਾਇਆ ਹੈ, ਉਸਦੇ ਅੰਤਸ਼ਕਰਨ ਵਿੱਚੋਂ ਪੰਡੁ=ਚਿੱਕੜ ਰੂਪ ਸਾਰੇ ਕਿਲਵਿਖ=ਪਾਪ ਲਹਿ ਗਏ ਹਨ।

ਗੁਰਿ ਦੀਨਾ ਦੀਨ ਦਇਆਲ ਪ੍ਰਭੁ ਸਤਸੰਗਤਿ ਮੇਲਹੁ ਸੰਭੁ ॥

ਹੇ ਦੀਨਾ=ਗਾਰੀਬਾਂ ਤੇ ਦਿਆਲੂ ਹੋਣ ਵਾਲੇ ਹਗੀ ਪ੍ਰਭੂ ! ਮੈਂ ਦੀਨ=ਗਾਰੀਬ ਸੇਵਕ ਨੂੰ ਸਤਿਸੰਗਤ ਦੇ ਸੰਭੁ=ਨਾਲ ਮੇਲਣਾ ਕਰੋ। ਇਹ ਮੇਰੀ ਆਪ ਜੀ ਦੇ ਚਰਨਾਂ ਵਿੱਚ ਬੇਨਤੀ ਹੈ।

ਮਿਲਿ ਸੰਗਤਿ ਗੁਰਿ ਰੰਗੁ ਪਾਇਆ ਜਨ ਨਾਨਕ ਮਨਿ ਤਨਿ ਰੰਡੁ ॥੪॥੩॥

ਸਤਿਗੁਰੂ ਸ੍ਰੀ ਗੁਰੂ ਰਾਮਦਾਸ ਜੀ ਕਥਨ ਕਰਦੇ ਹਨ ਕਿ ਜਿਸਨੇ ਸਤ ਸੰਗਤਿ ਵਿੱਚ ਮਿਲ ਕੇ ਹਗੁ=ਪ੍ਰਮੇਸ਼ਰ ਦੇ ਰੰਗੁ=ਪ੍ਰੇਮ ਵਾ—ਅਨੰਦ ਨੂੰ ਪਾਇਆ ਹੈ, ਉਸਦੇ ਮਨ ਅਤੇ ਤਨ ਨੂੰ ਨਾਮ ਵਾ—ਪ੍ਰੇਮ ਦਾ ਰੰਗ ਚੜ੍ਹ ਗਿਆ ਹੈ।

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਡਤਹਿ ॥